

ਮਾਝ ਮਹਲਾ ੩ ॥

Maajh, Third Mehl:

ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥

The Divine Light of the Supreme Soul shines forth from the Guru.

ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥

The filth stuck to the ego is removed through the Word of the Guru's Shabad.

ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥

One who is imbued with devotional worship to the Lord night and day becomes pure. Worshipping the Lord, He is obtained. ||1||

ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥

I am a sacrifice, my soul is a sacrifice, to those who themselves worship the Lord, and inspire others to worship Him as well.

ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

I humbly bow to those devotees who chant the Glorious Praises of the Lord, night and day. ||1||Pause||

ਆਪੇ ਕਰਤਾ ਕਾਰਣੁ ਕਰਾਏ ॥

The Creator Lord Himself is the Doer of deeds.

ਜਿਤੁ ਭਾਵੈ ਤਿਤੁ ਕਾਰੈ ਲਾਏ ॥

As He pleases, He applies us to our tasks.

ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥

Through perfect destiny, we serve the Guru; serving the Guru, peace is found. ||2||

ਮਰਿ ਮਰਿ ਜੀਵੈ ਤਾ ਕਿਛੁ ਪਾਏ ॥

Those who die, and remain dead while yet alive, obtain it.

ਗੁਰ ਪਰਸਾਦੀ ਹਰਿ ਮੰਨਿ ਵਸਾਏ ॥

By Guru's Grace, they enshrine the Lord within their minds.

ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥

Enshrining the Lord within their minds, they are liberated forever. With intuitive ease, they merge into the Lord. ||3||

ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥

They perform all sorts of rituals, but they do not obtain liberation through them.

ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥

They wander around the countryside, and in love with duality, they are ruined.

ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥

The deceitful lose their lives in vain; without the Word of the Shabad, they obtain only misery. ||4||

ਧਾਵਤੁ ਰਾਖੈ ਠਾਕਿ ਰਹਾਏ ॥

Those who restrain their wandering mind, keeping it steady and stable,

ਗੁਰ ਪਰਸਾਦੀ ਪਰਮ ਪਦੁ ਪਾਏ ॥

obtain the supreme status, by Guru's Grace.

ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥

The True Guru Himself unites us in Union with the Lord. Meeting the Beloved, peace is obtained. ||5||

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥

Some are stuck in falsehood, and false are the rewards they receive.

ਦੂਜੈ ਭਾਇ ਬਿਰਥਾ ਜਨਮੁ ਗਵਾਏ ॥

In love with duality, they waste away their lives in vain.

ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥

They drown themselves, and drown their entire family; speaking lies, they eat poison. ||6||

ਇਸੁ ਤਨ ਮਹਿ ਮਨੁ ਕੇ ਗੁਰਮੁਖਿ ਦੇਖੈ ॥

How rare are those who, as Gurmukh, look within their bodies, into their minds.

ਭਾਇ ਭਗਤਿ ਜਾ ਹਉਮੈ ਸੋਖੈ ॥

Through loving devotion, their ego evaporates.

ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥

The Siddhas, the seekers and the silent sages continually, lovingly focus their consciousness, but they have not seen the mind within the body. ||7||

ਆਪਿ ਕਰਾਏ ਕਰਤਾ ਸੋਈ ॥

The Creator Himself inspires us to work;

ਹੋਰੁ ਕਿ ਕਰੇ ਕੀਤੈ ਕਿਆ ਹੋਈ ॥

what can anyone else do? What can be done by our doing?

ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥

O Nanak, the Lord bestows His Name; we receive it, and enshrine it within the mind. ||8||23||24||